

ਆਸਾ ਮਹਲਾ ੫ ਅਸਟਪਦੀਆ ਘਰੁ ੨

Aasaa, Fifth Mehl, Ashtapadees, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਪੰਚ ਮਨਾਏ ਪੰਚ ਰੁਸਾਏ ॥

When the five virtues were reconciled, and the five passions were estranged,

ਪੰਚ ਵਸਾਏ ਪੰਚ ਗਵਾਏ ॥੧॥

I enshrined the five within myself, and cast out the other five. ||1||

ਇਨ੍ ਬਿਧਿ ਨਗਰੁ ਵੁਠਾ ਮੇਰੇ ਭਾਈ ॥

In this way, the village of my body became inhabited, O my Siblings of Destiny.

ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥

Vice departed, and the Guru's spiritual wisdom was implanted within me. ||1||Pause||

ਸਾਚ ਧਰਮ ਕੀ ਕਰਿ ਦੀਨੀ ਵਾਰਿ ॥

The fence of true Dharmic religion has been built around it.

ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥

The spiritual wisdom and reflective meditation of the Guru has become its strong gate. ||2||

ਨਾਮੁ ਖੇਤੀ ਬੀਜਹੁ ਭਾਈ ਮੀਤ ॥

So plant the seed of the Naam, the Name of the Lord, O friends, O Siblings of Destiny.

ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥

Deal only in the constant service of the Guru. ||3||

ਸਾਂਤਿ ਸਹਜ ਸੁਖ ਕੇ ਸਭਿ ਹਾਟ ॥

With intuitive peace and happiness, all the shops are filled.

ਸਾਹ ਵਾਪਾਰੀ ਏਕੈ ਥਾਟ ॥੪॥

The Banker and the dealers dwell in the same place. ||4||

ਜੇਜੀਆ ਡੰਨੁ ਕੋ ਲਏ ਨ ਜਗਾਤਿ ॥

There is no tax on non-believers, nor any fines or taxes at death.

ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥

The True Guru has set the Seal of the Primal Lord upon these goods. ||5||

ਵਖਰੁ ਨਾਮੁ ਲਦਿ ਖੇਪ ਚਲਾਵਹੁ ॥

So load the merchandise of the Naam, and set sail with your cargo.

ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥

Earn your profit, as Gurmukh, and you shall return to your own home. ||6||

ਸਤਿਗੁਰੁ ਸਾਹੁ ਸਿਖ ਵਣਜਾਰੇ ॥

The True Guru is the Banker, and His Sikhs are the traders.

ਪੁੰਜੀ ਨਾਮੁ ਲੇਖਾ ਸਾਚੁ ਸਮੁਾਰੇ ॥੭॥

Their merchandise is the Naam, and meditation on the True Lord is their account. ||7||

ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥

One who serves the True Guru dwells in this house.

ਅਬਿਚਲ ਨਗਰੀ ਨਾਨਕ ਦੇਵ ॥੮॥੧॥

O Nanak, the Divine City is eternal. ||8||1||